

ਸੋਰਠਿ ਮਹਲਾ ੫ ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ ਨਿਤ ਅਨੰਦ ਸੁਖ
 ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥੧॥ ਹਰਿ ਕੀ ਭਗਤਿ ਫਲ ਦਾਤੀ ॥ ਗੁਰਿ ਪੂਰੈ ਕਿਰਪਾ
 ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ
 ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥ ੨॥੧੭॥੮੧॥ {ਪੰਨਾ
 628}

ਪਦਅਰਥ:- ਗੁਰਿ ਪੂਰੈ—ਪੂਰੇ ਗੁਰੂ ਨੇ। ਪੂਰੀ ਕੀਨੀ—ਪੂਰੀ ਕਿਰਪਾ ਕੀਤੀ। ਬਖਸ—ਬਖਸ਼, ਦਾਤਿ, ਭਗਤੀ
 ਦੀ ਦਾਤਿ। ਨਿਤ—ਸਦਾ। ਥਾਵ—{ਲਫਜ਼ ‘ਥਾਉ’ ਤੋਂ ਬਹੁ-ਵਚਨ}। ਸਗਲੇ—ਸਾਰੇ। ਥਾਵ ਸਗਲੇ—ਸਾਰੇ ਥਾਂ,
 ਸਾਰੇ ਇੰਦ੍ਰੇ।11

ਫਲ ਦਾਤੀ—ਫਲ ਦੇਣ ਵਾਲੀ। ਕਿਨ ਹੀ—ਕਿਨਿ ਹੀ, ਕਿਸੇ ਨੇ ਹੀ {ਲਫਜ਼ ‘ਕਿਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ
 ‘ਹੀ’ ਦੇ ਕਾਰਨ ਉੱਡ ਗਈ ਹੈ}। ਰਹਾਉ।

ਗਾਵਹ—ਆਓ ਅਸੀਂ ਗਾਵੀਏ। ਓਹ—ਉਹ ਗੁਰਬਾਣੀ। ਪੂਰਬਿ—ਪੂਰਬਲੇ ਜਨਮ ਵਿਚ।21

ਅਰਥ:- ਹੇ ਭਾਈ! ਪਰਮਾਤਮਾ ਦੀ ਭਗਤੀ ਸਾਰੇ ਫਲ ਦੇਣ ਵਾਲੀ ਹੈ। ਪੂਰੇ ਗੁਰੂ ਨੇ (ਜਿਸ ਮਨੁੱਖ ਉੱਤੇ) ਮੇਹਰ
 ਕਰ ਦਿੱਤੀ (ਉਸ ਨੇ ਪ੍ਰਭੂ ਦੀ ਭਗਤੀ ਕਰਨੀ ਸ਼ੁਰੂ ਕਰ ਦਿੱਤੀ। ਪਰ, ਹੇ ਭਾਈ!) ਕਿਸੇ ਵਿਰਲੇ ਮਨੁੱਖ ਨੇ ਹੀ
 ਪਰਮਾਤਮਾ ਦੀ ਭਗਤੀ ਦੀ ਕਦਰ ਸਮਝੀ ਹੈ। ਰਹਾਉ।

ਹੇ ਭਾਈ! ਜਿਸ ਮਨੁੱਖ ਉੱਤੇ ਪੂਰੇ ਗੁਰੂ ਨੇ ਪੂਰੀ ਕਿਰਪਾ ਕੀਤੀ, ਉਸ ਨੂੰ ਗੁਰੂ ਨੇ ਆਪਣੇ ਦਰ ਤੋਂ ਪ੍ਰਭੂ ਦੀ ਭਗਤੀ ਦੀ
 ਦਾਤਿ ਦੇ ਦਿੱਤੀ। ਉਹ ਮਨੁੱਖ ਸਦਾ ਆਤਮਕ ਸੁਖ ਆਤਮਕ ਆਨੰਦ ਮਾਣਨ ਲੱਗ ਪਿਆ। ਗੁਰੂ ਨੇ ਉਸ ਦੇ ਸਾਰੇ
 ਗਿਆਨ-ਇੰਦ੍ਰਿਆਂ ਨੂੰ (ਵਿਕਾਰਾਂ ਵਲੋਂ ਬਚਾ ਕੇ) ਸ਼ਾਂਤੀ ਵਿਚ ਟਿਕਾ ਦਿੱਤਾ।11

ਹੇ ਭਾਈ! ਆਓ ਅਸੀਂ ਭੀ ਗੁਰੂ ਦੀ ਬਾਣੀ ਗਾਵਿਆ ਕਰੀਏ। ਗੁਰੂ ਦੀ ਬਾਣੀ ਸਦਾ ਹੀ ਸਾਰੇ ਫਲ ਦੇਣ ਵਾਲੀ ਸੁਖ
 ਦੇਣ ਵਾਲੀ ਹੈ। ਹੇ ਨਾਨਕ! (ਆਖ—) (ਉਸੇ ਮਨੁੱਖ ਨੇ ਗੁਰਬਾਣੀ ਦੀ ਰਾਹੀਂ ਪਰਮਾਤਮਾ ਦਾ) ਨਾਮ ਸਿਮਰਿਆ
 ਹੈ ਜਿਸ ਨੇ ਪੂਰਬਲੇ ਜਨਮ ਵਿਚ ਲਿਖਿਆ ਭਗਤੀ ਦਾ ਲੇਖ ਪ੍ਰਾਪਤ ਕੀਤਾ ਹੈ।21 17। 81।